

ਦੇਵਗੰਧਾਰੀ ਪ ॥ ਮਨ ਗੁਰ ਮਿਲਿ ਨਾਮੁ ਅਰਾਧਿਓ ॥ ਸੁਖ ਸਹਜ ਆਨੰਦ ਮੰਗਲ ਰਸ ਜੀਵਨ ਕਾ  
ਮੂਲੁ ਬਾਧਿਓ ॥੧॥ ਰਹਾਉ ॥ ਕਰਿ ਕਿਰਪਾ ਅਪੁਨਾ ਦਾਸੁ ਕੀਨੋ ਕਾਟੇ ਮਾਇਆ ਫਾਧਿਓ ॥ ਭਾਉ  
ਭਗਤਿ ਗਾਇ ਗੁਣ ਗੋਬਿੰਦ ਜਮ ਕਾ ਮਾਰਗੁ ਸਾਧਿਓ ॥੧॥ ਭਇਓ ਅਨੁਗ੍ਰਹੁ ਮਿਟਿਓ ਮੋਰਚਾ ਅਮੋਲ  
ਪਦਾਰਥੁ ਲਾਧਿਓ ॥ ਬਲਿਹਾਰੈ ਨਾਨਕ ਲਖ ਬੇਰਾ ਮੇਰੇ ਠਾਕੁਰ ਅਗਮ ਅਗਾਧਿਓ ॥੧੩॥ {ਪੰਨਾ  
530}

ਪਦਾਰਥ:- ਗੁਰ ਮਿਲਿ—ਗੁਰੂ ਨੂੰ ਮਿਲ ਕੇ। ਸਹਜ—ਆਤਮਕ ਅਡੋਲਤਾ। ਮੰਗਲ—ਖੁਸ਼ੀ। ਮੂਲੁ—ਮੁੱਢ।  
ਬਾਧਿਓ—ਬੰਨ੍ਹ ਲਿਆ।1। ਰਹਾਉ।

ਕਰਿ—ਕਰ ਕੇ। ਕੀਨੋ—ਬਣਾ ਲਿਆ। ਫਾਧਿਓ—ਫਾਹੀਆਂ। ਭਾਉ—ਪਿਆਰ। ਗਾਇ—ਗਾ ਕੇ। ਮਾਰਗੁ—  
ਰਸਤਾ। ਸਾਧਿਓ—ਸਾਧ ਲਿਆ, ਵੱਸ ਵਿਚ ਕਰ ਲਿਆ।1।

ਅਨੁਗ੍ਰਹੁ—ਕਿਰਪਾ। ਮੋਰਚਾ—ਜੰਗਾਲ। ਅਮੋਲ—ਕੀਮਤੀ। ਨਾਨਕ—ਹੇ ਨਾਨਕ! ਬੇਰਾ—ਵਾਰੀ। ਅਗਮ—  
ਅਪਹੁੰਚ। ਅਗਾਧਿਓ—ਅਥਾਹ।2।

ਅਰਥ:- ਹੇ (ਮੇਰੇ) ਮਨ! ਜਿਸ ਮਨੁੱਖ ਨੇ ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਸ ਨੇ ਆਤਮਕ  
ਅਡੋਲਤਾ ਦੇ ਸੁਖ ਆਨੰਦ ਤੇ ਖੁਸ਼ੀਆਂ ਵਾਲੀ ਜ਼ਿੰਦਗੀ ਦਾ ਮੁੱਢ ਬੰਨ੍ਹ ਲਿਆ।1।

ਹੇ ਮਨ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਦਾਸ ਬਣਾ ਲਿਆ, ਉਸ ਦੇ ਉਸ ਨੇ ਮਾਇਆ ਦੇ  
ਮੋਹ ਵਾਲੇ ਬੰਧਨ ਕੱਟ ਦਿੱਤੇ। ਉਸ ਮਨੁੱਖ ਨੇ (ਪ੍ਰਭੂ-ਚਰਨਾਂ ਵਿਚ) ਪ੍ਰੇਮ (ਕਰ ਕੇ, ਪ੍ਰਭੂ ਦੀ) ਭਗਤੀ (ਕਰ ਕੇ)  
ਗੋਬਿੰਦ ਦੇ ਗੁਣ ਗਾ ਕੇ (ਆਤਮਕ) ਮੌਤ ਦੇ ਰਸਤੇ ਨੂੰ ਆਪਣੇ ਵੱਸ ਵਿਚ ਕਰ ਲਿਆ।1।

ਹੇ ਮਨ! ਜਿਸ ਮਨੁੱਖ ਉਤੇ ਪਰਮਾਤਮਾ ਦੀ ਮੋਹਰ ਹੋਈ, ਉਸ (ਦੇ ਮਨ ਤੋਂ ਮਾਇਆ ਦੇ ਮੋਹ) ਦਾ ਜੰਗਾਲ ਲਹਿ  
ਗਿਆ, ਉਸ ਨੇ ਪਰਮਾਤਮਾ ਦਾ ਕੀਮਤੀ ਨਾਮ-ਪਦਾਰਥ ਲੱਭ ਲਿਆ। ਹੇ ਨਾਨਕ! (ਆਖ—) ਮੈਂ ਲਖ ਵਾਰੀ  
ਕੁਰਬਾਨ ਜਾਂਦਾ ਹਾਂ ਆਪਣੇ ਉਸ ਮਾਲਕ-ਪ੍ਰਭੂ ਤੋਂ ਜੋ (ਜੀਵਾਂ ਦੀ ਅਕਲ ਦੀ) ਪਹੁੰਚ ਤੋਂ ਪਰੇ ਹੈ, ਤੇ, ਜੋ ਅਥਾਹ  
(ਗੁਣਾਂ ਵਾਲਾ) ਹੈ।2।13।